

## Sri Guru Granth Sahib

Displaying 542 of

ਇਕਨਾ ਮੇਲਿ ਸਤਿਗੁਰੁ ਮਹਲਿ ਬੁਲਾਏ ਇਕਿ ਭਰਮਿ ਭੂਲੇ ਫਿਰਦਿਆ ॥

Eikanaa Mael Sathigur Mehal Bulaaeae Eik Bharam Bhoolae Firadhiaa ||

Some meet the True Guru - the Lord invites them into the Mansion of His Presence; others wander around, deluded by doubt.

ਬਿਹਾਗੜਾ (ਮਃ ੫) ਛੰਤ (੧) ੧:੪ - ਗੁਰੂ ਗ੍ਰੰਥ ਸਾਹਿਬ: ਅੰਗ ੫੪੨ ਪੰ. ੨

Raag Bihaagrhaa Guru Arjan Dev

ਅੰਤੁ ਤੇਰਾ ਤੂੰਹੈ ਜਾਣਹਿ ਤੂੰ ਸਭ ਮਹਿ ਰਹਿਆ ਸਮਾਏ ॥

Anth Thaeraa Thoonhai Jaanehi Thoon Sabh Mehi Rehiaa Samaaeae ||

You alone know Your limits; You are contained in all.

ਬਿਹਾਗੜਾ (ਮਃ ੫) ਛੰਤ (੧) ੧:੫ - ਗੁਰੂ ਗ੍ਰੰਥ ਸਾਹਿਬ: ਅੰਗ ੫੪੨ ਪੰ. ੨

Raag Bihaagrhaa Guru Arjan Dev

ਸਚੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਵਰਤੈ ਧਰਮ ਨਿਆਏ ॥੧॥

Sach Kehai Naanak Sunahu Santhahu Har Varathai Dharam Niaaeae ||1||

Nanak speaks the Truth: listen, Saints - the Lord dispenses even-handed justice. ||1||

ਬਿਹਾਗੜਾ (ਮਃ ੫) ਛੰਤ (੧) ੧:੬ - ਗੁਰੂ ਗ੍ਰੰਥ ਸਾਹਿਬ: ਅੰਗ ੫੪੨ ਪੰ. ੩

Raag Bihaagrhaa Guru Arjan Dev

ਆਵਹੁ ਮਿਲਹੁ ਸਹੇਲੀਹੋ ਮੇਰੇ ਲਾਲ ਜੀਉ ਹਰਿ ਹਰਿ ਨਾਮੁ ਅਰਾਧੇ ਰਾਮ ॥

Aavahu Milahu Sehaleeho Maerae Laal Jeeo Har Har Naam Araadhhae Raam ||

Come and join me, O my beautiful dear beloveds; let's worship the Name of the Lord, Har, Har.

ਬਿਹਾਗੜਾ (ਮਃ ੫) ਛੰਤ (੧) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੫੪੨ ਪੰ. ੩

Raag Bihaagrhaa Guru Arjan Dev

ਕਰਿ ਸੇਵਹੁ ਪੂਰਾ ਸਤਿਗੁਰੁ ਮੇਰੇ ਲਾਲ ਜੀਉ ਜਮ ਕਾ ਮਾਰਗੁ ਸਾਧੇ ਰਾਮ ॥

Kar Saevahu Pooraa Sathiguroo Maerae Laal Jeeo Jam Kaa Maarag Saadhhae Raam ||

Let's serve the Perfect True Guru, O my dear beloveds, and clear away the Path of Death.

ਬਿਹਾਗੜਾ (ਮਃ ੫) ਛੰਤ (੧) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੫੪੨ ਪੰ. ੪

Raag Bihaagrhaa Guru Arjan Dev

ਮਾਰਗੁ ਬਿਖੜਾ ਸਾਧਿ ਗੁਰਮੁਖਿ ਹਰਿ ਦਰਗਹ ਸੋਭਾ ਪਾਈਐ ॥

Maarag Bikharraa Saadhha Guramukh Har Dharageh Sobha Paaeeai ||

Having cleared the treacherous path, as Gurmukhs, we shall obtain honor in the Court of the Lord.

ਬਿਹਾਗੜਾ (ਮਃ ੫) ਛੰਤ (੧) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੫੪੨ ਪੰ. ੫

*Raag Bihaagrhaa Guru Arjan Dev*

ਜਿਨ ਕਉ ਬਿਧਾਤੈ ਧੁਰਹੁ ਲਿਖਿਆ ਤਿਨ੍ਹਾ ਰੈਣਿ ਦਿਨੁ ਲਿਵ ਲਾਈਐ ॥

Jin Ko Bidhhaathai Dhhurahu Likhiaa Thinhaa Rain Dhin Liv Laaeai ||

Those who have such pre-ordained destiny, lovingly focus their consciousness on the Lord, night and day.

ਬਿਹਾਗੜਾ (ਮਃ ੫) ਛੰਤ (੧) ੨:੪ - ਗੁਰੂ ਗ੍ਰੰਥ ਸਾਹਿਬ: ਅੰਗ ੫੪੨ ਪੰ. ੫

*Raag Bihaagrhaa Guru Arjan Dev*

ਹਉਮੈ ਮਮਤਾ ਮੋਹੁ ਛੁਟਾ ਜਾ ਸੰਗਿ ਮਿਲਿਆ ਸਾਧੇ ॥

Houmai Mamathaa Mohu Shhutaa Jaa Sang Miliaa Saadhhae ||

Self-conceit, egotism and emotional attachment are eradicated when one joins the Saadh Sangat, the Company of the Holy.

ਬਿਹਾਗੜਾ (ਮਃ ੫) ਛੰਤ (੧) ੨:੫ - ਗੁਰੂ ਗ੍ਰੰਥ ਸਾਹਿਬ: ਅੰਗ ੫੪੨ ਪੰ. ੬

*Raag Bihaagrhaa Guru Arjan Dev*

ਜਨੁ ਕਹੈ ਨਾਨਕੁ ਮੁਕਤੁ ਹੋਆ ਹਰਿ ਹਰਿ ਨਾਮੁ ਅਰਾਧੇ ॥੨॥

Jan Kehai Naanak Mukath Hoaa Har Har Naam Araadhhae ||2||

Says servant Nanak, one who contemplates the Name of the Lord, Har, Har, is liberated. ||2||

ਬਿਹਾਗੜਾ (ਮਃ ੫) ਛੰਤ (੧) ੨:੬ - ਗੁਰੂ ਗ੍ਰੰਥ ਸਾਹਿਬ: ਅੰਗ ੫੪੨ ਪੰ. ੬

*Raag Bihaagrhaa Guru Arjan Dev*

ਕਰ ਜੋੜਿਹੁ ਸੰਤ ਇਕਤ੍ਰ ਹੋਇ ਮੇਰੇ ਲਾਲ ਜੀਉ ਅਬਿਨਾਸੀ ਪੁਰਖੁ ਪੂਜੇਹਾ ਰਾਮ ॥

Kar Jorrihu Santh Eikathr Hoe Maerae Laal Jeeo Abinaasee Purakh Poojaehaa Raam ||

Let's join hands, O Saints; let's come together, O my dear beloveds, and worship the imperishable, Almighty Lord.

ਬਿਹਾਗੜਾ (ਮਃ ੫) ਛੰਤ (੧) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੫੪੨ ਪੰ. ੭

*Raag Bihaagrhaa Guru Arjan Dev*

ਬਹੁ ਬਿਧਿ ਪੂਜਾ ਖੋਜੀਆ ਮੇਰੇ ਲਾਲ ਜੀਉ ਇਹੁ ਮਨੁ ਤਨੁ ਸਭੁ ਅਰਪੇਹਾ ਰਾਮ ॥

Bahu Bidhh Poojaa Khojeeaa Maerae Laal Jeeo Eihu Man Than Sabh Arapaehaa Raam ||

I sought Him through uncounted forms of adoration, O my dear beloveds; now, I dedicate my entire mind and body to the Lord.

ਬਿਹਾਗੜਾ (ਮਃ ੫) ਛੰਤ (੧) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੫੪੨ ਪੰ. ੮

*Raag Bihaagrhaa Guru Arjan Dev*

ਮਨੁ ਤਨੁ ਧਨੁ ਸਭੁ ਪ੍ਰਭੂ ਕੇਰਾ ਕਿਆ ਕੋ ਪੂਜ ਚੜਾਵਏ ॥

Man Than Dhhan Sabh Prabhoo Kaeraa Kiaa Ko Pooj Charraaveae ||

The mind, body and all wealth belong to God; so what can anyone offer to Him in worship?

ਬਿਹਾਗੜਾ (ਮਃ ੫) ਛੰਤ (੧) ੩:੩ - ਗੁਰੂ ਗ੍ਰੰਥ ਸਾਹਿਬ: ਅੰਗ ੫੪੨ ਪੰ. ੮

*Raag Bihaagrhaa Guru Arjan Dev*

ਜਿਸੁ ਹੋਇ ਕ੍ਰਿਪਾਲੁ ਦਇਆਲੁ ਸੁਆਮੀ ਸੋ ਪ੍ਰਭ ਅੰਕਿ ਸਮਾਵਏ ॥

Jis Hoe Kirapaal Dhaeiaal Suaamee So Prabh Ank Samaaveae ||

He alone merges in the lap of God, unto whom the Merciful Lord Master becomes compassionate.

ਬਿਹਾਗੜਾ (ਮਃ ੫) ਛੰਤ (੧) ੩:੪ - ਗੁਰੂ ਗ੍ਰੰਥ ਸਾਹਿਬ: ਅੰਗ ੫੪੨ ਪੰ. ੯

*Raag Bihaagrhaa Guru Arjan Dev*

ਭਾਗੁ ਮਸਤਕਿ ਹੋਇ ਜਿਸ ਕੈ ਤਿਸੁ ਗੁਰ ਨਾਲਿ ਸਨੇਹਾ ॥

Bhaag Masathak Hoe Jis Kai This Gur Naal Sanaehaa ||

One who has such pre-ordained destiny written on his forehead, comes to bear love for the Guru.

ਬਿਹਾਗੜਾ (ਮਃ ੫) ਛੰਤ (੧) ੩:੫ - ਗੁਰੂ ਗ੍ਰੰਥ ਸਾਹਿਬ: ਅੰਗ ੫੪੨ ਪੰ. ੧੦

*Raag Bihaagrhaa Guru Arjan Dev*

ਜਨੁ ਕਹੈ ਨਾਨਕੁ ਮਿਲਿ ਸਾਧਸੰਗਤਿ ਹਰਿ ਹਰਿ ਨਾਮੁ ਪੂਜੇਹਾ ॥੩॥

Jan Kehai Naanak Mil Saadhhasangath Har Har Naam Poojaehaa ||3||

Says servant Nanak, joining the Saadh Sangat, the Company of the Holy, let's worship the Name of the Lord, Har, Har. ||3||

ਬਿਹਾਗੜਾ (ਮਃ ੫) ਛੰਤ (੧) ੩:੬ - ਗੁਰੂ ਗ੍ਰੰਥ ਸਾਹਿਬ: ਅੰਗ ੫੪੨ ਪੰ. ੧੦

*Raag Bihaagrhaa Guru Arjan Dev*

ਦਹ ਦਿਸ ਖੋਜਤ ਹਮ ਫਿਰੇ ਮੇਰੇ ਲਾਲ ਜੀਉ ਹਰਿ ਪਾਇਅੜਾ ਘਰਿ ਆਏ ਰਾਮ ॥

Dheh Dhis Khojath Ham Firaе Maerae Laal Jeeo Har Paaeiaarraa Ghar Aaeae Raam ||

I wandered around, searching in the ten directions, O my dear beloveds, but I came to find the Lord in the home of my own being.

ਬਿਹਾਗੜਾ (ਮਃ ੫) ਛੰਤ (੧) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੫੪੨ ਪੰ. ੧੧

*Raag Bihaagrhaa Guru Arjan Dev*

ਹਰਿ ਮੰਦਰੁ ਹਰਿ ਜੀਉ ਸਾਜਿਆ ਮੇਰੇ ਲਾਲ ਜੀਉ ਹਰਿ ਤਿਸੁ ਮਹਿ ਰਹਿਆ ਸਮਾਏ ਰਾਮ ॥

Har Mandhar Har Jeeo Saajiaa Maerae Laal Jeeo Har This Mehi Rehiaa Samaaeae Raam ||

The Dear Lord has fashioned the body as the temple of the Lord, O my dear beloveds; the Lord continues to dwell there.

ਬਿਹਾਗੜਾ (ਮਃ ੫) ਛੰਤ (੧) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੫੪੨ ਪੰ. ੧੧

*Raag Bihaagrhaa Guru Arjan Dev*

ਸਰਬੇ ਸਮਾਣਾ ਆਪਿ ਸੁਆਮੀ ਗੁਰਮੁਖਿ ਪਰਗਟੁ ਹੋਇਆ ॥

Sarabae Samaanaa Aap Suaamee Guramukh Paragatt Hoeiaa ||

The Lord and Master Himself is pervading everywhere; through the Guru, He is revealed.

ਬਿਹਾਗੜਾ (ਮਃ ੫) ਛੰਤ (੧) ੪:੩ - ਗੁਰੂ ਗ੍ਰੰਥ ਸਾਹਿਬ: ਅੰਗ ੫੪੨ ਪੰ. ੧੨

*Raag Bihaagrhaa Guru Arjan Dev*

ਮਿਟਿਆ ਅਧੇਰਾ ਦੁਖੁ ਨਾਠਾ ਅਮਿਉ ਹਰਿ ਰਸੁ ਚੋਇਆ ॥

Mittiaa Adhhaeraa Dhookh Naathaa Amio Har Ras Choeiaa ॥

Darkness is dispelled, and pains are removed, when the sublime essence of the Lord's Ambrosial Nectar trickles down.

ਬਿਹਾਗੜਾ (ਮਃ ੫) ਛੰਤ (੧) ੪:੪ - ਗੁਰੂ ਗ੍ਰੰਥ ਸਾਹਿਬ: ਅੰਗ ੫੪੨ ਪੰ. ੧੩  
Raag Bihaagrhaa Guru Arjan Dev

ਜਹਾ ਦੇਖਾ ਤਹਾ ਸੁਆਮੀ ਪਾਰਬ੍ਰਹਮੁ ਸਭ ਠਾਏ ॥

Jehaa Dhaekhaa Thehaa Suaamee Paarabreham Sabh Thaaeae ॥

Wherever I look, the Lord and Master is there. The Supreme Lord God is everywhere.

ਬਿਹਾਗੜਾ (ਮਃ ੫) ਛੰਤ (੧) ੪:੫ - ਗੁਰੂ ਗ੍ਰੰਥ ਸਾਹਿਬ: ਅੰਗ ੫੪੨ ਪੰ. ੧੩  
Raag Bihaagrhaa Guru Arjan Dev

ਜਨੁ ਕਹੈ ਨਾਨਕੁ ਸਤਿਗੁਰਿ ਮਿਲਾਇਆ ਹਰਿ ਪਾਇਅੜਾ ਘਰਿ ਆਏ ॥੪॥੧॥

Jan Kehai Naanak Sathigur Milaaeiaa Har Paaeiaarraa Ghar Aaeae ॥4॥1॥

Says servant Nanak, meeting the True Guru, I have found the Lord, within the home of my own being. ॥4॥1॥

ਬਿਹਾਗੜਾ (ਮਃ ੫) ਛੰਤ (੧) ੪:੬ - ਗੁਰੂ ਗ੍ਰੰਥ ਸਾਹਿਬ: ਅੰਗ ੫੪੨ ਪੰ. ੧੪  
Raag Bihaagrhaa Guru Arjan Dev

ਰਾਗੁ ਬਿਹਾਗੜਾ ਮਹਲਾ ੫ ॥

Raag Bihaagarraa Mehalaa 5 ॥

Raag Bihaagraa, Fifth Mehl:

ਬਿਹਾਗੜਾ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੫੪੨

ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥

Ath Preetham Man Mohanaa Ghatt Sohanaa Praan Adhhaaraa Raam ॥

He is dear to me; He fascinates my mind; He is the ornament of my heart, the support of the breath of life.

ਬਿਹਾਗੜਾ (ਮਃ ੫) ਛੰਤ (੨) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੫੪੨ ਪੰ. ੧੫  
Raag Bihaagrhaa Guru Arjan Dev

ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥

Sundhar Sobhaa Laal Gopaal Dhaeiaal Kee Apar Apaaraa Raam ॥

The Glory of the Beloved, Merciful Lord of the Universe is beautiful; He is infinite and without limit.

ਬਿਹਾਗੜਾ (ਮਃ ੫) ਛੰਤ (੨) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੫੪੨ ਪੰ. ੧੫  
Raag Bihaagrhaa Guru Arjan Dev

ਗੋਪਾਲ ਦਇਆਲ ਗੋਬਿੰਦ ਲਾਲਨ ਮਿਲਹੁ ਕੰਤ ਨਿਮਾਣੀਆ ॥

Gopaal Dhaeiaal Gobindh Laalan Milahu Kanth Nimaaneeaa ||

O Compassionate Sustainer of the World, Beloved Lord of the Universe, please, join with Your humble soul-bride.

ਬਿਹਾਰਾੜਾ (ਮਃ ੫) ਛੰਤ (੨) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੫੪੨ ਪੰ. ੧੬

*Raag Bihaagrhaa Guru Arjan Dev*

ਨੈਨ ਤਰਸਨ ਦਰਸ ਪਰਸਨ ਨਹ ਨੀਦ ਰੈਣਿ ਵਿਹਾਣੀਆ ॥

Nain Tharasan Dharas Parasan Neh Needh Rain Vihaaneeaa ||

My eyes long for the Blessed Vision of Your Darshan; the night passes, but I cannot sleep.

ਬਿਹਾਰਾੜਾ (ਮਃ ੫) ਛੰਤ (੨) ੧:੪ - ਗੁਰੂ ਗ੍ਰੰਥ ਸਾਹਿਬ: ਅੰਗ ੫੪੨ ਪੰ. ੧੭

*Raag Bihaagrhaa Guru Arjan Dev*

ਗਿਆਨ ਅੰਜਨ ਨਾਮ ਬਿੰਜਨ ਭਏ ਸਗਲ ਸੀਗਾਰਾ ॥

Giaan Anjan Naam Binjan Bheae Sagal Seegaaraa ||

I have applied the healing ointment of spiritual wisdom to my eyes; the Naam, the Name of the Lord, is my food. These are all my decorations.

ਬਿਹਾਰਾੜਾ (ਮਃ ੫) ਛੰਤ (੨) ੧:੫ - ਗੁਰੂ ਗ੍ਰੰਥ ਸਾਹਿਬ: ਅੰਗ ੫੪੨ ਪੰ. ੧੭

*Raag Bihaagrhaa Guru Arjan Dev*

ਨਾਨਕੁ ਪਇਅੰਪੈ ਸੰਤ ਜੰਪੈ ਮੇਲਿ ਕੰਤੁ ਹਮਾਰਾ ॥੧॥

Naanak Paeianpai Santh Janpai Mael Kanth Hamaaraa ||1||

Prays Nanak, let's meditate on the Saint, that he may unite us with our Husband Lord. ||1||

ਬਿਹਾਰਾੜਾ (ਮਃ ੫) ਛੰਤ (੨) ੧:੬ - ਗੁਰੂ ਗ੍ਰੰਥ ਸਾਹਿਬ: ਅੰਗ ੫੪੨ ਪੰ. ੧੮

*Raag Bihaagrhaa Guru Arjan Dev*

ਲਾਖ ਉਲਾਹਨੇ ਮੋਹਿ ਹਰਿ ਜਬ ਲਗੁ ਨਹ ਮਿਲੈ ਰਾਮ ॥

Laakh Oulaahanae Mohi Har Jab Lag Neh Milai Raam ||

I endure thousands of reprimands, and still, my Lord has not met with me.

ਬਿਹਾਰਾੜਾ (ਮਃ ੫) ਛੰਤ (੨) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੫੪੨ ਪੰ. ੧੮

*Raag Bihaagrhaa Guru Arjan Dev*

ਮਿਲਨ ਕਉ ਕਰਉ ਉਪਾਵ ਕਿਛੁ ਹਮਾਰਾ ਨਹ ਚਲੈ ਰਾਮ ॥

Milan Ko Karo Oupaav Kishh Hamaaraa Neh Chalai Raam ||

I make the effort to meet with my Lord, but none of my efforts work.

ਬਿਹਾਰਾੜਾ (ਮਃ ੫) ਛੰਤ (੨) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੫੪੨ ਪੰ. ੧੯

*Raag Bihaagrhaa Guru Arjan Dev*

ਚਲ ਚਿਤ ਬਿਤ ਅਨਿਤ ਪ੍ਰਿਅ ਬਿਨੁ ਕਵਨ ਬਿਧੀ ਨ ਧੀਜੀਐ ॥

Chal Chith Bith Anith Pria Bin Kavan Bidhhee N Dhheejeeai ||

Unsteady is my consciousness, and unstable is my wealth; without my Lord, I cannot be consoled.

ਬਿਹਾਗੜਾ (ਮਃ ੫) ਛੰਤ (੨) ੨:੩ - ਗੁਰੂ ਗ੍ਰੰਥ ਸਾਹਿਬ : ਅੰਗ ੫੪੨ ਪੰ. ੧੯

*Raag Bihaagrhaa Guru Arjan Dev*

ਖਾਨ ਪਾਨ ਸੀਗਾਰ ਬਿਰਥੇ ਹਰਿ ਕੰਤ ਬਿਨੁ ਕਿਉ ਜੀਜੀਐ ॥

Khaan Paan Seegaar Birathhae Har Kanth Bin Kio Jeejeeai ||

Food, drink and decorations are useless; without my Husband Lord, how can I survive?

ਬਿਹਾਗੜਾ (ਮਃ ੫) ਛੰਤ (੨) ੨:੪ - ਗੁਰੂ ਗ੍ਰੰਥ ਸਾਹਿਬ : ਅੰਗ ੫੪੩ ਪੰ. ੧

*Raag Bihaagrhaa Guru Arjan Dev*